



# ਧਰਮ ਤੇ ਵਿਰਸਾ

# ਅਸੀਂ ਦਮੇਸ਼ ਪਿਤਾ ਦੇ ਕੀ ਲੱਗਾਏ ਹਾਂ ?

ਗੁਰਮੇਲ ਸਿੰਘ ‘ਬੌਡੇ’

ਹਰ ਸਾਲ ਤੇਰਾ ਅਪੈਲ ਨੂੰ ਵਿਸਾਖੀ ਆਉਂਦੀ ਤੇ  
ਸਿਆਸੀ ਸੋਗੁਲ ਵਿਚ ਦਮ ਤੋੜ ਕੇ ਲੰਘ ਜਾਂਦੀ ਹੈ।  
ਦਰਅਸਲ ਇਹ ਸਿਰ ਜੋੜ ਕੇ ਵਿਚਾਰ ਮੰਬਨ ਕਰਨ ਦਾ  
ਦਿਨ ਹੈ ਨਾ ਕਿ ਮੌਜ ਮੇਲੇ ਦਾ। ਇਹ ਉਹ ਦਿਨ ਹੈ ਜਿਸ  
ਦਿਨ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ  
ਸਾਹਸਤਹੀਣ ਹੋਈ ਲੋਕਾਈ ਨੂੰ ਇਕੱਠੇ ਕਰਕੇ ਉਹਨਾਂ  
ਅੰਦਰ ਹਕੂਮਤ ਦੇ ਜਥਰ ਖਿਲਾਫ਼ ਹਥਿਆਰਬੰਦ ਲਹਿਰ  
ਦੀ ਸਿਰਜਣਾ ਕੀਤੀ। ਦੁਨੀਆਂ ਦੇ ਬਾਕੀ ਸਮਾਜਾਂ ਨੇ  
ਜਾਰਸਾਹੀ, ਜਾਰੀਰਦਾਰ ਗਲਬੇ ਤੋਂ ਲੋਕਾਈ ਨੂੰ ਕੱਢ ਕੇ  
ਆਰਥਿਕ ਸਮਾਨਤਾ ਦਾ ਸਮਾਜ ਸਿਰਜ ਕੇ ਦਿਖਾ ਦਿੱਤਾ।  
ਕਹਿੰਦੇ ਨੇ ਕਿ ਕਾਮੇਰਡ ਮਚਿ ਦੀ ਜੇਬ ਵਿਚ ਗੁਰੂ ਗੋਬਿੰਦ  
ਸਿੰਘ ਦੀ ਤਸਵੀਰ ਹੁੰਦੀ ਸੀ ਜਦ ਕਿ ਅਸੀਂ ਅੱਜ ਵੀ ਉਸ  
ਤੋਂ, ਗੁਰੂ ਜੀ ਦੇ ਵਿੱਚੇ ਸੰਗਰਾਮ ਤੋਂ ਦੋ ਕਦਮ ਅੱਗੇ ਨਹੀਂ  
ਸਗੋਂ ਪਿਛਲਖੁਰੀ ਹੀ ਨਹੀਂ ਸਗੋਂ ਬਹੁਤ ਪਿੱਛੇ ਹੱਟ ਕੇ  
ਤੋਹਮਤਬਾਜ਼ੀ ਦੇ ਚਿੱਕੜ ਵਿਚ ਜਾ ਡਿੱਗੇ ਹਾਂ। ਇਸ  
ਤੋਹਮਤਬਾਜ਼ੀ ਦੇ ਚਿੱਕੜ ਗੁਰੂ ਸਾਹਿਬਾਨ ਦੇ ਪ੍ਰਕਾਸ਼  
ਉਤਸਵਾਂ ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬਾਂ ਤੇ  
ਦੇਖਿਆ ਜਾ ਸਕਦਾ ਹੈ।

ਕੀ ਗੁਰੂ ਸਾਹਿਬ ਨੇ ਖਾਲਸਾ ਪੰਥ ਇਸ ਲਈ  
ਸਾਜਿਆ ਸੀ ਕਿ ਨਿਹਾਂਗਾਂ ਦੇ ਟੋਲੇ ਅਨੰਦਪੁਰ ਤੋਂ ਚਲ ਕੇ  
ਦਮਦਾ ਸਾਹਿਬ ਤੇ ਦਮਦਾ ਸਾਹਿਬ ਤੋਂ ਅਨੰਦਪੁਰ ਦਾ  
ਇਕ ਨਾਟਕੀ ਮੰਚਨ ਕਰਨ। ਗੁਰੂ ਸਾਹਿਬ ਨੇ ਸਿਰਫ਼ ਤੇ  
ਸਿਰਫ਼ ਪੰਜ ਪਿਆਰੇ ਸਾਜੇ ਸਨ ਤੇ ਉਹਨਾਂ ਸੱਚਮੁੱਚ ਦੇ ਗੁਰੂ  
ਪਿਆਰਿਆਂ ਅੰਦਰ ਅਜਿਹੀ ਚਿਣਗ ਸੀ ਕਿ ਮੁਗਲਾਂ ਦੀ  
ਲੱਖਾਂ ਦੀ ਫੌਜ ਦੇ ਪੈਰ ਉਖੜ ਗਏ ਸਨ। ਕੀ ਗੁਰੂ ਸਾਹਿਬਾਨ  
ਦੇ ਜੋਤੀ ਜੋਤ ਸਮਾਉਣ ਤੇ ਬੰਦਾ ਬਹਾਦਰ ਜੀ ਵੱਲੋਂ ਛੇੜੀ  
ਜੰਗਾਜੂ ਮੁਹਿੰਮ ਤੋਂ ਬਾਅਦ ਪੰਜਾਬ ਦੇ ਇਤਿਹਾਸ ਨੂੰ  
ਅਜਿਹਾ ਪਰਮ ਮਨੁੱਖ ਮਿਲਿਆ ਹੈ ਜੋ ਆਰਥਿਕ ਸਮਾਜਿਕ  
ਨਾ-ਬਰਾਬਰੀ ਖਿਲਾਫ ਜੰਗ ਸ਼ੁਰੂ ਕਰ ਸਕੇ। ਅਜਿਹਾ  
ਸੂਰਮਾ ਉਠ ਸਕੇ ਜੋ ਜਾਗੀਰਦਾਰੀ ਨੂੰ ਭੇਨ ਕੇ ਬੰਦਾ  
ਬਹਾਦਰ ਜੀ ਵਾਂਗ ਕਿਰਤੀ ਵਰਗ ਨੂੰ ਬਰਾਬਰ ਵੰਡ ਕੇ ਦੇ  
ਸਕੇ। ਇਹ 17ਵੀਂ ਸਦੀ ਦੇ ਦੂਜੇ ਅੱਧ ਤੇ ਅਠਾਰਵੀਂ ਸਦੀ  
ਦੇ ਪਹਿਲੇ ਇਤਿਹਾਸਕ ਵਰਕਿਆਂ ਦਾ ਮਾਮੂਲੀ ਜਿਹਾ  
ਜ਼ਿਕਰ ਹੈ।

ਇਤਿਹਾਸ ਗਵਾਹ ਹੈ ਕਿ ਗੁਰੂ ਜੀ ਦੇ ਜਿਉਂਦੇ ਜੀ  
ਮਹਾਂ ਸਿੰਘ ਵਰਗ ਉਹਨਾਂ ਨੂੰ ਬਿਪਤਾ ਸਮੇਂ ਡੱਡ ਕੇ ਚਲੇ  
ਗਏ ਤੇ ਮਾਈ ਭਾਗੋ ਜਿਹੀਆਂ ਵੀਰਾਂਗਣਾਂ ਦੀ ਬਦੋਲਤ  
ਖਿਦਰਾਣੇ ਦੀ ਢਾਬ ਤੇ ਰੁੱਸੀਆਂ ਧਿਰਾਂ ਦਾ ਮੇਲ ਕਰਵਾ ਕੇ  
ਬੇਦਾਵਾ ਪੜਵਾ ਕੇ ਸ੍ਰੀ ਮੁਕਤਸਰ ਸਾਹਿਬ ਦੇ ਨਾਮ ਦੀ  
ਅਪਾਰਸ਼ਿਲਾ ਰੱਖੀ। ਇਤਿਹਾਸ ਨੇ ਫਿਰ ਆਪਣੇ ਆਪ ਨੂੰ  
ਦੁਹਰਾਇਆ ਜਦ ਬਾਬਾ ਬਾਜ ਸਿੰਘ ਤੇ ਵਿਨੋਦ ਸਿੰਘ  
ਵਰਗ ਬੰਦਾ ਬਹਾਦਰ ਦਾ ਗੁਰਦਾਸ ਜੰਗਲ ਦੇ ਘੇਰੇ 'ਚੋ  
ਸਾਬ ਛੱਡ ਕੇ ਚਲੇ ਗਏ ਸਨ। ਡਾ. ਹਰਚੰਦ ਸਿੰਘ ਸਰਹੰਦੀ  
ਦੇ ਥੋੜ੍ਹ ਲੇਖ ਅਨੁਸਾਰ ਉਹਨਾਂ ਮੁਗਲਾਂ ਦੀ ਚਾਕਰੀ ਵੀ  
ਕੀਤੀ। ਕਹਿਣ ਦਾ ਭਾਵ ਕਿ ਗੁਰੂ ਸਾਹਿਬ ਦੇ ਸਮੇਂ ਵੀ  
ਸਿੱਖੀ ਦੇ ਖੇਤ ਵਿਚ ਨਾ-ਸੁਕਰਿਆਂ ਦੀ ਕਾਂਗਿਆਰੀ  
ਮੌਜੂਦ ਸੀ। ਅੱਜ 316ਵੀਂ ਵੈਸਾਖੀ ਤੇ ਤਾਂ ਇੱਤ ਲੱਗਦਾ  
ਕਿ ਸਿੱਖੀ ਦਾ ਕੋਈ ਬੂਟਾ ਕੋਈ ਬੂਟ ਹਰਿਆ ਰਹੀਓ ਕੇ  
ਵਾਂਗ ਕੋਈ ਹੋਵੇਗਾ ਗੁਰੂ ਦਾ ਸਿੰਘ ਜੋ ਅੱਜ ਦੇ ਦਿਨ ਤੇ  
ਵਿਚਾਰਾਂ ਬੇਬਸੀ ਦੀਆਂ ਕਚੀਚੀਆਂ ਲੈਂਦਾ ਆਪਣਾ ਆਪ  
ਮੁਆ ਤਿਆ ਨੋਵੇ।

ਕੀ ਕਦੇ ਸੰਚਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੀ  
ਆਪਣਾ ਖੂਨ ਦੇ ਕੇ ਸਿਰਜੀ ਸਿੱਖੀ ਨੂੰ ਇਲੈਕਟ੍ਰੋਨਿਕ  
ਮੀਡੀਏ ਰਾਹੀਂ ਜਾਂ ਪਿੰਟ ਮੀਡੀਏ ਰਾਹੀਂ ਕਿਵੇਂ ਪੇਸ਼ ਕੀਤਾ  
ਜਾਂਦਾ ਹੈ। ਟੈਲੀਵਿਜ਼ਨ ਤੇ ਨਿਰੰਗ ਹਵਾ 'ਚ ਤਲਵਾਰਾਂ  
ਲਹਿਰਾਉਂਦੇ ਹਨ, ਚੱਕਰ ਪੁੰਭਾਉਂਦੇ ਹਨ, ਨਗਾਰੇ ਦੀ  
ਤੌਹੀਨ ਕਰਦੇ ਹਨ। ਇਹ ਸਭ ਕਿਸ ਹਕੂਮਤ ਦੇ ਖ਼ਿਲਾਫ਼  
ਜੰਗ ਛੇਡੇ ਲਈ ਕੀਤਾ ਜਾਂਦਾ ਹੈ? ਜਾਂ ਕੋਈ ਸੱਤ-ਅੱਠ  
ਸੌ ਮੀਟਰ ਦੀ ਪੱਗ ਬੰਨੀ ਖੜ੍ਹੇ ਗੁਰੂ ਕੇ ਸਿੱਖ (ਨਿਰੰਗ) ਦੀ  
ਤਸਵੀਰ ਦਿਖਾ ਕੇ ਮੌਜੂਦ ਉਡਾਇਆ ਜਾਂਦਾ ਹੈ। ਕੀ ਗੁਰੂ  
ਸਾਹਿਬ ਨੇ ਸੱਤ ਸੌ ਮੀਟਰ ਦੀਆਂ ਦਸਤਾਰਾਂ ਸਜਾ ਕੇ

ਮੁਗਲਾਂ ਖਿਲਾਫ਼ ਲੜਾਈ ਦਿੱਤੀ ਸੀ? ਉਹਨਾਂ ਨੇ ਤਾਂ ਘੋੜ ਸਵਾਰੀ, ਤੀਰਅੰਦਾਜ਼ੀ ਤੇ ਬਰਛੇ-ਨੇਜੇ ਚਲ ਉਣ ਦੀ ਸਿਖਲਾਈ ਦਿੱਤੀ ਸੀ ਜਿਸਨੂੰ ਉਸਦੇ ਸਿੰਘ ਬਚਿੱਤਰ ਸਿੰਘ ਨੇ ਸ਼ਰਾਬੀ ਹਾਬੀ ਦੇ ਮੱਥੇ ਤੇ ਬੰਨੇ ਲੋਹੇ ਦੇ ਕਵਰ ਨੂੰ ਵਿੰਨ ਕੇ ਹਾਬੀ ਨੂੰ ਪਿਛਲ ਭੁਗੀ ਮੁੜਨ ਲਗਾ ਦਿੱਤਾ ਸੀ। ਕੀ ਇਹ ਸ਼ਕਤੀ ਅੱਜ ਨੌਤੀ ਸੌ ਪ੍ਰਚਾਰਕਾਂ ਕੋਲ, ਕੀਰਤਨੀਆਂ ਜੀਕਿਆਂ ਕੋਲ ਜਾਂ ਗੁਰੂ ਸਾਹਿਬ ਦੀ ਬਾਣੀ ਵੇਚ ਕੇ ਖਾਣ ਵਾਲਿਆਂ ਕੋਲ ਹੈ? ਇਹ ਦੇਖ ਹਰ ਚੇਤੱਨ ਜਿਹਨ 'ਚ ਇਹ ਸਵਾਲ ਉਠਦਾ ਹੈ ਕਿ ਅਸੀਂ ਗੁਰੂ ਗੋਬਿੰਦ ਸਿੰਘ ਜੀ ਦੇ ਕੀ ਲੱਗਦੇ ਹਾਂ?

ਅਸੀਂ ਤਾਂ ਗੁਰੂ ਸਾਹਿਬ ਦੇ ਉਸ ਸਮੇਂ  
ਵੀ ਨਹੀਂ ਬਣ ਸਕੇ ਜਦ ਗੁਰੂ ਸਾਹਿਬ  
ਆਪਣੇ ਸਿੱਖਾਂ ਨੂੰ ਕੁਝ ਹਦਾਇਤਾਂ ਦੇ ਕੇ  
ਗਏ ਸਨ ਜਿਨ੍ਹਾਂ ਦੀ ਉਹਨਾਂ ਉਸੇ ਸਮੇਂ ਤੋਂ  
ਉਲੰਘਣਾ ਕਰਨੀ ਸ਼ੁਰੂ ਕਰ ਦਿੱਤੀ ਸੀ ਤੇ  
ਅਜਿਹੇ ਹੀ ਸਿੱਖਾਂ ਨੇ ਬੰਦਾ ਸਿੱਖ ਬਹਾਦਰ  
ਤੇ ਉਝਾਂ ਲਾਈਆਂ ਤੇ ਬਦਨਾਮ ਕੀਤਾ ਤਾਂ ਜੋ ਉਹਨਾਂ  
ਦੀਆਂ ਖੁਨਾਮੀਆਂ ਤੇ ਪਰਦਾ ਪਿਆ ਰਹੇ। ਸਭ ਤੋਂ ਪਹਿਲਾਂ  
ਤਾਂ ਉਸ ਸਮੇਂ ਨੂੰ ਲੈਂਦੇ ਹਾਂ ਜਦ 1699 ਵਿਚ ਜਦ ਗੁਰੂ  
ਗੋਬਿੰਦ ਸਿੱਖ ਜੀ ਨੇ ਖਾਲਸਾ ਪੰਜ ਦੀ ਸਿਰਜਣਾ ਲਈ  
ਸਿਰਾਂ ਦੀ ਮੰਗ ਕੀਤੀ ਤਾਂ ਸਾਰੇ ਪੰਡਾਲ ਵਿਚ ਹਾਗਾਕਾਰ  
ਮੱਚ ਗਈ ਕਿ ਗੁਰੂ ਸਾਹਿਬ ਤਾਂ ਆਪਣੇ ਹੀ ਸਿੱਖਾਂ ਨੂੰ  
ਵੱਢਣ ਲੱਗ ਪਏ ਹਨ। ਗੁਰੂ ਜੀ ਪਾਗਲ ਹੋ ਗਏ ਹਨ ਕਈ  
ਸਿੱਖ ਇਹ ਸ਼ਿਕਾਇਤ ਲੈ ਕੇ ਮਾਤਾ ਗੁਜਰ ਕੌਰ ਕੋਲ ਵੀ  
ਗਏ। ਮਾਤਾ ਗੁਜਰ ਕੌਰ ਨੇ ਗੁਰੂ ਤੇਗ ਬਹਾਦਰ ਜੀ ਨੂੰ  
ਹਿੰਦ ਦੀ ਚਾਦਰ ਬਣਾ ਕੇ ਸ਼ਹਾਦਤ ਲਈ ਤੋਰਿਆ ਸੀ  
ਉਹਨਾਂ ਚੱਪਾ ਚੱਪਾ ਕਰਕੇ ਗੁਰੂ ਗੋਬਿੰਦ ਸਿੱਖ ਜੀ ਦੀ  
ਪਰਵਰਿਸ਼ ਕੀਤੀ ਸੀ। ਸੰਘਰਸ਼ਾਂ ਭਰੇ ਜੀਵਨ 'ਚੋਂ ਲੰਘੇ  
ਤਜਰਬੇ ਕਾਰਨ ਉਹਨਾਂ ਨੂੰ ਅਹਿਸਾਸ ਕਿ ਇਸ ਮੰਗ ਪਿਛੋਂ  
ਵੀ ਗੁਰੂ ਸਾਹਿਬ ਦਾ ਲੋਕਾਈ ਲਈ ਕੋਈ ਮਨੋਰਥ ਹੈ ਸੋ  
ਮਨੁੱਖਤਾ ਲਈ ਉਸਾਰੁ ਇਤਿਹਾਸ ਸਿਰਜੇਗਾ।

ਖਾਲਸਾ ਪੰਥ ਦੀ ਸਿਰਜਣਾ ਹੋਈ। ਅਨੰਦਪੁਰ  
ਸਾਹਿਬ ਦੇ ਕਿਲ੍ਹੇ ਨੂੰ ਮਹੀਨਿਆਂਬੱਧੀ ਘੋਰ ਪਿਆ। ਗੁਰੂ  
ਸਾਹਿਬ ਦੇ ਪਿਆਰੇ ਸਿੰਘ, ਵਿਸ਼ਉਦੇਵਾਰ ਤੇ ਬਹੁਤ ਪਿਆਰੇ  
ਸਾਹਿਬਜ਼ਾਦੇ ਹਕੂਮਤ ਨਾਲ ਬਹਾਦਰੀ ਨਾਲ ਮੁਕਾਬਲ  
ਕਰਦੇ ਹੋਏ ਆਪਣਾ ਜੀਵਨ ਕਰਥਾਨ ਕਰ ਗਏ  
ਪਰਿਵਾਰ ਵਿਛੋੜਾ ਪੈ ਚੁੱਕਾ ਸੀ। ਮਾਛੀਵਾੜੇ ਦੇ ਜੰਗਲ  
ਵਿਚ ਗੁਰੂ ਸਾਹਿਬ 'ਮੇਰਾ ਮੁਝ ਮੌਖ ਕਿਛੁ ਨਾਹਿ ਜੇ ਕਿਛਿ ਹੈ  
ਸੋ, ਤੇਰਾ ਤੇਰਾ ਤੁਝ ਕੋ ਸੌਪ ਕੇ ਕਿਆ ਲਾਗੇ ਮੇਰਾ'॥ ਦਾ  
ਉਚਾਰਨ ਕਰਕੇ ਸਹਿਜ ਹੋ ਚੁੱਕੇ ਸਨ। ਛੋਟੇ ਸਾਹਿਬਜ਼ਾਦੇ  
ਦਾਦੀ ਜੀ (ਮਾਤਾ ਗੁੱਜਰ ਕੌਰ ਨਾਲ) ਗੰਗੂ ਦੇ ਘਰ ਆ  
ਗਏ ਤੇ ਉਸ ਦੀ ਬਦਨੀਤੀ ਕਾਰਨ ਸਰਹੰਦ ਦੀਆਂ ਨੀਂਹਾਂ  
ਵਿਚ ਆਪਣੀ ਆਹੁਤੀ ਦੇ ਗਏ। ਮਾਛੀਵਾੜੇ ਦੇ ਜੰਗਲ  
'ਚੋਂ ਹੀ ਹੁੰਦੇ ਹੋਏ ਚਮਕੈ ਸਾਹਿਬ, ਰਾਏਕੋਟ, ਤਖ਼ਜੂਪਗਾ  
ਮਧੇਕੇ, ਦੀਨਾ ਸਾਹਿਬ ਤੇ ਖਿਦਰਾਣੇ ਦੀ ਢਾਬ ਤੱਕ ਦ  
ਸਫਰ ਤਹਿਕਰੇ ਹੋਏ ਨਾਂਦੇੜ ਸਾਹਿਬ ਵੱਲ ਚਲੇ ਗਏ।

ਊਸ ਸਮੇਂ ਪੰਜਾਬੀ ਕੇਂਮ ਸੰਗਰਾਮੀ ਬਣਨ ਦੀ ਥਾਹ ਕੁਮਤੀ ਜ਼ਬਰ ਨੂੰ ਦੇਖ ਕੇ ਜਾਂ ਸੁਣ ਕੇ ਜਿਵੇਂ ਮਿੱਠਾ ਮਹਿਰਾ ਨੂੰ ਸਾਹਿਬਜਾਦਿਆਂ ਨੂੰ ਠੰਡੇ ਬੁਰਜ ਵਿਚ ਨਿੱਘ੍ਯ ਦੁੱਧ ਪਿਲਾਉਣ ਬਦਲੇ ਉਸ ਦੇ ਪਰਿਵਾਰ ਨੂੰ ਘੁਲਾੜ੍ਹ ਵਿਚੋਂ ਦੀ ਲੰਘੇ ਗੰਨੇ ਵਾਂਗ ਨਪੀੜ ਦਿੱਤਾ ਸੀ। ਇਹ ਮਹਿਸੂਸ ਕਰਕੇ ਅਸੀਂ ਪੰਜਾਬੀਆਂ ਨੇ ਜੋ ਕਹਿੰਦੇ ਹਾਂ ਕਿ ਗੁਰੂ ਸਾਡਾ ਹੈ ਉਸ ਵਾਸਤੇ ਦਰ ਬੰਦ ਕਰ ਦਿੱਤੇ ਸਨ ਕਈਆਂ ਨੇ ਤਾਂ ਇਹ ਸੋਚ ਲਿਆ ਸੀ ਕਿ ਗੁਰੂ ਸਾਹਿਬ ਨੇ ਆਵਦੇ ਪੁੱਤਰ ਤਾਂ ਹਕੂਮਤ ਹੱਥੋਂ ਸ਼ਹੀਦ ਕਰਵਾ ਲਏ ਹਨ ਕਿਤੇ ਇਹਨਾਂ ਨੂੰ ਪਨਾਹ ਦੇਣ ਬਦਲੇ ਉਹਨਾਂ ਦੇ ਪੁੱਤਰ ਨ ਮਾਰੇ ਜਾਣ। ਦਿਲ ਤੇ ਹੱਥ ਪਰ ਕੇ ਇਹ ਸੋਚ ਕੇ ਦੌਸ਼ ਕਿ



ਅਸੀਂ ਗੁਰੂ ਸਾਹਿਬ ਦੇ ਕੀ ਲੱਗਦੇ ਹਾਂ? ਜੇ ਉਸ ਸਮੇਂ ਲੋਕ ਵਿਚ ਕਣ ਹੁੰਦਾ ਤਾਂ ਲੋਕ ਉਨ੍ਹਾਂ ਨੂੰ ਤੱਤੀ ਵਾਅ ਨ ਲੱਗਣ ਦਿੰਦੇ ਹੁੱਲਾਂ ਵਾਂਗ ਸਾਂਭ ਲੈਂਦੇ ਤੇ ਉਹਨਾਂ ਨੂੰ ਸਰਹੰਦ ਦਾ ਬਦਲਾ ਲੈਣ ਲਈ ਨਵੇਂ ਸਿੱਖ ਸਰਮੇ ਦੀ ਸਿਰਜਣਾ ਲਈ ਦੱਖਣ ਵੱਲ ਨਾ ਜਾਣਾ ਪੈਂਦਾ। ਜਗ ਸੌਂਦਰੀ ਕਿ ਅਸੀਂ ਮੁਸਲਮਾਨਾਂ ਪ੍ਰਤੀ ਨਫਰਤ ਤਾਂ ਬਹੁਤ ਫੈਲਾਈ ਜਾ ਰਹੇ ਹਾਂ ਤੇ ਗੁਰੂ ਦਾ ਨਾਂ ਲੈ ਕੇ ਗਲਤ ਤੋਹਮਤ ਲਗਾ ਰਹੇ ਹਾਂ ਕਿ ਗੁਰੂ ਸਾਹਿਬ ਨੇ ਤੇਲ ਵਿਚ ਬਾਂਹ ਲਿਬੇੜ ਕੇ ਤਿਲਾਂ ਤੇ ਰੱਖ ਦਿੱਤੀ ਤੇ ਕਿਹਾ ਕਿ ਜੇ ਮੁਸਲਮਾਨ ਐਨੀਆਂ ਕਸਮਾਂ ਖਾਣ ਤਾਂ ਵੀ ਮੁਸਲਮਾਨਾਂ ਤੇ ਵਿਸ਼ਵਾਸ ਨਾ ਕਰੋ। ਇਹ ਇਕ ਆਪੂਰਵੀ ਘੜੀ ਕਹਾਣੀ ਹੈ ਜਿਸਟੂਂ ਰਾਗੀ ਢਾਡੀ ਗਾ ਕੇ ਜਿਥੇ ਪੈਸਾ ਕਮਾ ਰਹੇ ਹਨ ਉਥੇ ਸਾਡੀ ਜਹਿਨੀਅਤ ਵਿਚ ਨਫਰਤ ਵੀ ਭਰ ਰਹੇ ਹਨ। ਜੇ ਅਜਿਹੇ ਹੁੰਦਾ ਤਾਂ ਗੁਰੂ ਸਾਹਿਬ ਪ੍ਰਿਥੀਏ ਵਰਗੇ ਗੁਰੂ ਘਰ ਦੇ ਸਪੁਤਰਾਂ ਤੇ ਰਾਮ ਰਾਇ ਵਰਗਿਆਂ ਬਾਰੇ ਵੀ ਕੋਈ ਅਜਿਹੀ ਧਾਰਨਾ ਦੇ ਸਕਦੇ ਸੀ। ਦੂਸਰੇ ਪਾਸੇ ਇਤਿਹਾਸ ਵੱਲ ਨਜ਼ਰ ਮਾਰੋ ਤੇ ਦੇਖੋ ਕਿ ਕੀ ਗੁਰੂ ਸਾਹਿਬ ਨੂੰ ਛੁੱਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖਬਰ ਕਿਸੇ ਸਿੱਖ ਨੂੰ ਦਿੱਤੀ ਸੀ। ਨਹੀਂ ਸਗੋਂ ਮੁਸਲਮਾਨ ਨੂਰੇ ਮਾਹੀ ਨੇ ਦਿੱਤੀ ਸੀ। ਜੇ ਪੀਰ ਬੱਧੂ ਸਾਹ, ਗਨੀ ਖਾਂ ਤੇ ਨਾਨੀ ਖਾਂ ਵਰਗੇ ਸਾਥੀ ਜਿੰਨਾਂ ਦੀ ਅਹਿਮੀਅਤ ਪੰਜਾਂ ਪਿਆਰਿਆਂ ਵਰਗੇ ਕੁਰਬਾਨੀ ਤੋਂ ਘੱਟ ਨਹੀਂ ਸੀ ਗੁਰੂ ਸਾਹਿਬ ਕੋਲ ਨਾ ਹੁੰਦੇ ਤਾਂ ਗੁਰੂ ਸਾਹਿਬ ਦੀ ਜਬਰ ਜੁਲਮ ਵਿਵੁੱਧ ਵਿੱਚੀ ਲੜਾਈ ਕਿਨੀ ਕਮਜ਼ੋਰ ਪੈ ਜਾਣੀ ਸੀ। ਗੁਰੂ ਸਾਹਿਬ ਨੇ ਕਦੇ ਵੱਡੇ ਮੁਸਲਮਾਨਾਂ ਪ੍ਰਤੀ ਨਫਰਤ ਜਾਹਰ ਨਹੀਂ ਕੀਤੀ। ਉਹ ਤਾਂ ਸਭੈ ਸਾਂਝੀਵਾਲ ਸਦਾਈ ਕੋਈ ਨਾ ਦਿਸੈ ਬਾਹਰਾ ਜੀਓ ਦੇ ਧਾਰਨੀ ਸਨ ਜੋ ਕਿ ਅੱਜ ਦੇ ਸਿੱਖ ਨਹੀਂ ਹਨ। ਗੁਰੂ ਸਾਹਿਬ ਨੇ ਕਦੇ ਵੀ ਮੁਸਲਮਾਨਾਂ ਦਾ ਝੰਡਾ ਨਹੀਂ ਫਾੜਿਆ ਨਾ ਕਿਸੇ ਮਸਜਿਦ ਦੀ ਤੌਹਾਨ ਕੀਤੀ। ਤੇ ਸਾਰੇ 1947 ਦੇ ਸਿੱਖ ਤਾਰਾ ਸਿੱਖ ਵਰਗਿਆਂ ਨੇ ਪਾਕਿਸਤਾਨ ਦਾ ਝੰਡਾ ਤਲਵਾਰ ਨਾਲ ਪਾੜ ਕੇ ਸਿੱਖ ਕੌਮ ਨੂੰ ਅਜਿਹੇ ਤਾਰੇ ਦਿਖਾਏ ਕਿ ਲੱਖਾਂ ਸਿੱਖਾਂ ਹਿੰਦੂਆਂ ਤੇ ਮੁਸਲਮਾਨਾਂ ਦਾ ਕਤਲੇਆਮ ਹੋਇਆ।

A painting depicting Guru Gobind Singh mounted on a brown horse. He is wearing a blue turban and a blue robe with a white border. A small figure, possibly a servant, stands behind him on the horse's back. The background is a simple landscape.

ਇਸ ਚੰਪਰੀ ਵਰਗਾ ਨਾਮਣ  
ਖੱਟਣ ਦਾ ਭਾਗ ਪ੍ਰਾਪਤ ਹੁੰਦਾ।  
ਦਰਅਸਲ ਗੁਰੂ ਸਾਹਿਬ ਦੇ  
ਅਜਿਹੇ ਸਾਥੀ ਸ਼ੇਰੇ ਪੰਜਾਬ ਹਨ।  
ਨਾ ਕਿ ਉਹ ਸ਼ੇਰੇ ਪੰਜਾਬ ਹਨ ਜੋ  
ਮੌਟੀ ਅਫੀਮ ਖਾਂਦੇ ਸਨ, ਸ਼ਰਾਬ  
ਪੀਦੇ ਸਨ ਤੇ ਆਪਣੇ ਘੋੜਿਆਂ  
ਤੇ ਬਰ ਖਾਗ ਕਰਨ ਵਾਲੇ ਦੀ  
ਤੁਰਾਂ ਸਾਲ ਦੀ ਬੇਟੀ ਨੂੰ ਪੰਜਾਹ  
ਸਾਲ ਤੋਂ ਵੱਧ ਦੀ ਉਮਰ ਭੋਗ ਕੇ  
ਆਪਣੇ ਹਰਮ ਵਿਚ ਲੈ ਆਉਂਦੇ  
ਸਨ ਤੇ ਉਸਦੀ ਛੌਜ ਜਿਸਨੂੰ  
ਝਾਲਸਾ ਛੌਜ ਨਹੀਂ ਅਕਬਰ  
ਵਰਗੀ ਛੌਜ ਕਹਿ ਸਕਦੇ ਹਾਂ  
ਜਿਸਨੇ ਜੈ ਮੱਲ ਤੇ ਫੀਤਾ ਚੰਦ ਤੋਂ  
ਧੀ ਦਾ ਡੋਲਾ ਮੰਗਿਆ ਸੀ ਤੇ  
ਉਹਨਾਂ ਵੱਲੋਂ ਇਨਕਾਰ ਕਰਨ ਤੇ  
ਉਹਨਾਂ ਦਾ ਕਤਲ ਕਰ ਦਿੱਤਾ  
ਸੀ। ਉਸੇ ਤਰ੍ਹਾਂ ਸ਼ੇਰੇ ਪੰਜਾਬ ਦੀ  
ਛੌਜ ਨੇ 13 ਸਾਲ ਦੀ ਬਾਲੜੀ ਨੂੰ

ਜਬਰੀ ਲਿਜਾਣ ਤੇ ਵਿਰੋਧ ਕਰਨ ਤੇ ਕਤਲ ਕਰ ਦਿੱਤਾ  
ਸੀ। ਦੋਹਾਂ ਘਟਨਾਵਾਂ ਵਿਚ ਸਮਾਨਤਾ ਹੈ। ਦਿਲ ਤੇ ਹੱਥ  
ਰੱਖ ਕੇ ਸੋਚਿਓ ਕਿ ਅਕਬਰ ਦੀ ਛੌਜ ਕਰਤੁਤ ਵਿਚ ਤੇ

ਫਰਮ 13 ਸਾਲ ਦਾ ਬਾਲੜਾ ਹੈ। ਜਬਗੀ ਲਿਜਾਣ ਤੇ ਵਿਰੋਧ ਕਰਨ ਤੇ ਕਤਲ ਕਰ ਦਿੱਤਾ ਸੀ। ਦੋਹਾਂ ਘਟਨਾਵਾਂ ਵਿਚ ਸਮਾਨਤਾ ਹੈ। ਦਿਲ ਤੇ ਹੱਥ ਰੱਖ ਕੇ ਸੋਚਿਓ ਕਿ ਅਕਬਰ ਦੀ ਫੌਜ ਦੀ ਕਰਤੂਤ ਵਿਚ ਤੇ ਸ਼ੇਰੇ ਪੰਜਾਬ ਦੀ ਖਾਲਸਾ ਫੌਜ ਦੀ ਕਰਤੂਤ ਵਿਚ ਕੀ ਫਰਕ ਰਹਿ ਗਿਆ? ਗੁਰੂ ਗੋਬਿੰਦ ਸਿੰਘ ਜੀ ਦੇ ਉਸ ਸਿਧਾਂਤ ਦੀ ਕੋਈ ਵੀ ਸੱਚਾ ਸਿੱਖ ਪਰਾਈ ਐਰਤ ਜਾਂ ਬੱਚੀ ਤੇ ਹੱਥ ਨਹੀਂ ਚੁਕੇਗਾ। ਇਸ ਤਰ੍ਹਾਂ ਪੰਜਾਬ ਦਾ ਸਿੱਖ ਰਾਜ ਵੀ ਪੰਜਾਬ ਵਿਚ ਗੁਰੂ ਸਿਧਾਂਤਾਂ ਦੀ ਗੱਖਿਆ ਨਹੀਂ ਕਰ ਸਕਿਆ। ਸਵਾਲ ਪੈਦਾ ਹੁੰਦਾ ਹੈ ਕਿ ਜੇ ਮੁਗਲ ਆਪਣੇ ਰਾਜ ਦੌਰਾਨ ਮੁਗਲ ਕਦਰਾਂ-ਕੀਮਤਾਂ ਪੱਕੇ ਨਾਲ ਠੋਸ ਸਕਦੇ ਹਨ ਤਾਂ ਪੰਜਾਬੀਆਂ ਦੇ ਆਪਣੇ ਰਾਜ ਵਿਚ ਇਹ ਧੱਜੀਆਂ ਕਿਉਂ ਉਡੀਆਂ?

ਜਦ ਗੁਰੂ ਸਾਹਿਬ ਦਾ ਅੰਤਿਮ ਸਮਾਂ ਆਇਆ ਤਾਂ  
ਉਨ੍ਹਾਂ ਆਪਣੇ ਸਿੱਖਾਂ ਨੂੰ ਹਦਾਇਤ ਕੀਤੀ ਸੀ ਕਿ ਉਹਨਾਂ  
ਦਾ ਅੰਗੀਠਾ ਨਾ ਫਰੋਲਿਆ ਜਾਵੇ। ਜਦ ਕਿ ਉਹਨਾਂ ਦੇ  
ਹੁਕਮਾਂ ਦੀ ਉਲੰਘਣਾ ਕਰਦਿਆਂ ਅੰਗੀਠਾ ਫਰੋਲਿਆ  
ਗਿਆ। ਕੀ ਕਦੇ ਅਸੀਂ ਸਿਰ ਜੋੜ ਕੇ ਇਹਨਾਂ ਗੱਲਾਂ ਦਾ  
ਚਿਤਨ ਕੀਤਾ ਹੈ। ਜਲਿਆਂਵਾਲੇ ਬਾਗ ਦੀ ਘਟਨਾ ਦਾ  
ਸਬੰਧ ਵੀ ਵਿਸਾਖੀ ਨਾਲ ਜੁੜਦਾ ਹੈ। ਜਦ ਜਨਰਲ  
ਡਾਈਰਿਟ ਨੇ ਅਨੁਵੇਖਾਹ ਗੋਲੀਆਂ ਚਲਾ ਕੇ ਪੰਜਾਬੀ ਲੋਕਾਂ  
ਦਾ ਕਤਲੇਅਾਮ ਕੀਤਾ। ਉਧਮ ਸਿੰਘ ਨੇ ਉਸ ਰੱਤ ਰੈਗੀ  
ਮਿੱਟੀ ਦੀ ਕਸਮ ਖਾਧੀ ਕਿ ਮੈਂ ਇਸ ਦਾ ਬਦਲਾ ਲਵੰਗਾ।  
ਸ਼ਹੀਦ ਭਗਤ ਸਿੰਘ ਨੇ ਵੀ ਬਾਲ ਅਵਸਥਾ 13-17  
ਸਾਲ ਦੀ ਉਮਰ ਵਿਚ ਇਸ ਜਗ੍ਹਾ ਤੇ ਆ ਕੇ ਅੱਖਾਂ 'ਚ  
ਹਕੂਮਤ ਪ੍ਰਤੀ ਬਗਾਵਤ ਦੀ ਚਿਣਗ ਭਰੀ। ਇਸ ਤਰ੍ਹਾਂ  
ਉਧਮ ਸਿੰਘ, ਰਾਜਗੁਰੂ, ਸੁਖਦੇਵ, ਭਗਤ ਸਿੰਘ ਦੀ  
ਸਿਰਫ ਪੰਜਾਬ ਤੇ ਸਿਰਫ ਸਿੱਖਾਂ ਦੇ ਸ਼ਹੀਦ ਨਹੀਂ ਤੇ ਨਾ ਹੀ  
ਭਾਰਤ ਦੇ ਸ਼ਹੀਦ ਬਲਕਿ ਪਾਕਿਸਤਾਨ ਦੇ ਅਵਾਮ ਦੇ ਵੀ  
ਸ਼ਹੀਦ ਹਨ।

ਸਿੱਖ ਇਤਿਹਾਸ ਦੇ ਲੰਘ ਚੁੱਕੇ ਜਾਂ ਵਰਤਮਾਨ  
 ਸਾਲਾਂ ਦੀ ਗਿਣਤੀ ਤਾਂ ਇਹਨਾਂ ਕੀਤੀ ਹੈ। ਜਿਥੇ 2004  
 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਚਾਰ ਸੌ ਸਾਲਾ ਦਿਵਸ  
 ਮਨਾਇਆ ਗਿਆ। 1999 ਨੂੰ ਭਾਲਸਾ ਪੰਥ ਦੀ 300  
 ਸਾਲਾਂ ਵਿਚੋਂ ਮਨਾਈ ਗਈ ਪਰ ਸਵਾਲ ਪੈਦਾ ਹੁੰਦਾ ਹੈ  
 ਕਿ ਅਮਲੀ ਰੂਪ ਵਿਚ ਗੁਰੂ ਗ੍ਰੰਥਿਂ ਸਿੱਖ ਜੀ ਦਾ ਕਿਹੜਾ  
 ਸਿਧਾਂਤ ਇਹਨਾਂ ਨੇ ਮਨਾਇਆ ਹੈ ਜਾਂ ਅਪਣਾਇਆ ਹੈ।  
 ਕੀ ਗੁਰੂ ਸਾਹਿਬਾਨ ਨੇ ਬਾਣੀ ਜਾਂ ਸਿੱਖੀ ਚਿੰਨ੍ਹ ਵੇਚਣ  
 ਲਈ ਬਖਸ਼ੇ ਸਨ? ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਰਕਾ  
 ਸਾਹਿਬ, ਸ੍ਰੀ ਸਾਹਿਬ ਦੀ ਸ਼ਰੇਅਮ ਤਜਾਰਤ ਹੋ ਰਹੀ ਹੈ  
 ਜਿਨ੍ਹਾਂ ਨਾਲ ਭੇਟਾ ਲਈ ਜਾਂ ਰਹੀ ਹੈ। ਪ੍ਰਸਾਦ ਵੇਚਿਆ ਜਾ  
 ਰਿਹਾ ਹੈ। ਗੋਲਕਾਂ ਆਫਰੀਆਂ ਪਈਆਂ ਹਨ। ਅਰਥਾਂ